

ਬਿਹਾਗੜੇ ਕੀ ਵਾਰ ਮਹਲਾ ੪

Vaar Of Bihaagraa, Fourth Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸਲੋਕ ਮਃ ੩ ॥

Shalok, Third Mehl:

ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥

Serving the Guru, peace is obtained; do not search for peace anywhere else.

ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥

The soul is pierced by the Word of the Guru's Shabad. The Lord dwells ever with the soul.

ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

O Nanak, they alone obtain the Naam, the Name of the Lord, who are blessed by the Lord with His Glance of Grace. ||1||

ਮਃ ੩ ॥

Third Mehl:

ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥

The treasure of the Lord's Praise is such a blessed gift; he alone obtains it to spend, unto whom the Lord bestows it.

ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥

Without the True Guru, it does not come to hand; all have grown weary of performing religious rituals.

ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

O Nanak, the self-willed manmukhs of the world lack this wealth; when they are hungry in the next world, what will they have to eat there? ||2||

ਪਉੜੀ ॥

Pauree:

ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥
All are Yours, and You belong to all. You created all.

ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥
You are pervading within all - all meditate on You.

ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥
You accept the devotional worship of those who are pleasing to Your Mind.

ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥
Whatever pleases the Lord God happens; all act as You cause them to act.

ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥
Praise the Lord, the greatest of all; He preserves the honor of the Saints. ||1||

ਸਲੋਕ ਮਃ ੩ ॥
Shalok, Third Mehl:

ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥
O Nanak, the spiritually wise one has conquered all others.

ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥
Through the Name, his affairs are brought to perfection; whatever happens is by His Will.

ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥
Under Guru's Instruction, his mind is held steady; no one can make him waver.

ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥
The Lord makes His devotee His own, and his affairs are adjusted.

ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥
The self-willed manmukhs have been led astray from the very beginning; within them lurks greed, avarice and ego.

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥
Their nights and days pass in argument, and they do not reflect upon the Word of the Shabad.

ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

The Creator has taken away their subtle intellect, and all their speech is corrupt.

ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਰਾਨੁ ਅੰਧਾਰੁ ॥

No matter what they are given, they are not satisfied; within them is desire, and the great darkness of ignorance.

ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

O Nanak, it is right to break with the self-willed manmukhs; to them, the love of Maya is sweet. ||1||

ਮਃ ੩ ॥

Third Mehl:

ਤਿਨੁ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

What can fear and doubt do to those, who have given their heads to the Creator, and to the True Guru?

ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

He who has preserved honor from the beginning of time, He shall preserve their honor as well.

ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

Meeting their Beloved, they find peace; they reflect upon the True Word of the Shabad.

ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

O Nanak, I serve the Giver of Peace; He Himself is the Assessor. ||2||

ਪਉੜੀ ॥

Pauree:

ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

All beings are Yours; You are the wealth of all.

ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥

One unto whom You give, obtains everything; there is no one else to rival You.

ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥

You alone are the Great Giver of all; I offer my prayer unto You, Lord.

ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥

One with whom You are pleased, is accepted by You; how blessed is such a person!

ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

Your wondrous play is pervading everywhere. I place my pain and pleasure before You. ||2||

ਸਲੋਕ ਮਃ ੩ ॥

Shalok, Third Mehl:

ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥

The Gurmukhs are pleasing to the True Lord; they are judged to be true in the True Court.

ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥

The minds of such friends are filled with bliss, as they reflect upon the Word of the Guru's Shabad.

ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥

They enshrine the Shabad within their hearts; their pain is dispelled, and the Creator blesses them with the Divine Light.

ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

O Nanak, the Savior Lord shall save them, and shower them with His Mercy. ||1||

ਮਃ ੩ ॥

Third Mehl:

ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥

Serve the Guru, and wait upon Him; as you work, maintain the Fear of God.

ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥

As you serve Him, you will become like Him, as you walk according to His Will.

ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

O Nanak, He Himself is everything; there is no other place to go. ||2||

ਪਉੜੀ ॥

Pauree:

ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥

You alone know Your greatness - no one else is as great as You.

ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥

If there were some other rival as great as You, then I would speak of him.
You alone are as great as You are.

ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥

One who serves You obtains peace; who else can compare to You?

ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥

You are all-powerful to destroy and create, O Great Giver; with palms pressed together, all stand begging before You.

ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ
ਪੁਰਈ ਸਭ ਲੋਈ ॥੩॥

I see none as great as You, O Great Giver; You give in charity to the beings of
all the continents, worlds, solar systems, nether regions and universes. ||3||

ਸਲੋਕ ਮਃ ੩ ॥

Shalok, Third Mehl:

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

O mind, you have no faith, and you have not embraced love for the Celestial
Lord;

ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

you do not enjoy the sublime taste of the Word of the Shabad - what Praises
of the Lord will you stubborn-mindedly sing?

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

O Nanak, his coming alone is approved, who, as Gurmukh, merges into the
True Lord. ||1||

ਮਃ ੩ ॥

Third Mehl:

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

The fool does not understand his own self; he annoys others with his speech.

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

His underlying nature does not leave him; separated from the Lord, he suffers cruel blows.

ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

Through the fear of the True Guru, he has not changed and reformed himself, so that he might merge in the lap of God.

ਅਨਦਿਨੁ ਸਹਸਾ ਕਦੇ ਨ ਚੁਕੈ ਬਿਨੁ ਸਬਦੈ ਦੁਖੁ ਪਾਏ ॥

Night and day, his doubts never stop; without the Word of the Shabad, he suffers in pain.

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

Sexual desire, anger and greed are so powerful within him; he passes his life constantly entangled in worldly affairs.

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

His feet, hands, eyes and ears are exhausted; his days are numbered, and his death is immanent.

ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

The True Name does not seem sweet to him - the Name by which the nine treasures are obtained.

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

But if he remains dead while yet alive, then by so dying, he truly lives; thus, he attains liberation.

ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

But if he is not blessed with such pre-ordained karma, then without this karma, what can he obtain?

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

Meditate in remembrance on the Word of the Guru's Shabad, you fool;
through the Shabad, you shall obtain salvation and wisdom.

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

O Nanak, he alone finds the True Guru, who eliminates self-conceit from
within. ||2||

ਪਉੜੀ ॥

Pauree:

ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

One whose consciousness is filled with my Lord Master - why should he feel
anxious about anything?

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

The Lord is the Giver of Peace, the Lord of all things; why would we turn our
faces away from His meditation, even for a moment, or an instant?

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ
ਮੁਹੁ ਜੋੜੀਐ ॥

One who meditates on the Lord obtains all pleasures and comforts; let us go
each and every day, to sit in the Saints' Society.

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥

All the pain, hunger, and disease of the Lord's servant are eradicated; the
bonds of the humble beings are torn away.

ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ

॥੪॥

By the Lord's Grace, one becomes the Lord's devotee; beholding the face of
the Lord's humble devotee, the whole world is saved and carried across. ||4||

ਸਲੋਕ ਮਃ ੩ ॥

Shalok, Third Mehl:

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥

Let that tongue, which has not tasted the Name of the Lord, be burnt.

ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

O Nanak, one whose mind is filled with the Name of the Lord, Har, Har - his tongue savors the Word of the Shabad. ||1||

ਮਃ ੩ ॥

Third Mehl:

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥

Let that tongue, which has forgotten the Name of the Lord, be burnt.

ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

O Nanak, the tongue of the Gurmukh chants the Lord's Name, and loves the Name of the Lord. ||2||

ਪਉੜੀ ॥

Pauree:

ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥

The Lord Himself is the Master, the servant and the devotee; the Lord Himself is the Cause of causes.

ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥

The Lord Himself beholds, and He Himself rejoices. As He wills, so does He enjoin us.

ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥

The Lord places some on the Path, and the Lord leads others into the wilderness.

ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥

The Lord is the True Master; True is His justice. He arranges and beholds all His plays.

ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥

By Guru's Grace, servant Nanak speaks and sings the Glorious Praises of the True Lord. ||5||

ਸਲੋਕ ਮਃ ੩ ॥

Shalok, Third Mehl:

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

How rare is the dervish, the Saintly renunciate, who understands renunciation.

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

Cursed is the life, and cursed are the clothes, of one who wanders around, begging from door to door.

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

But, if he abandons hope and anxiety, and as Gurmukh receives the Name as his charity,

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

then Nanak washes his feet, and is a sacrifice to him. ||1||

ਮਃ ੩ ॥

Third Mehl:

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੁ ਆਹਿ ॥

O Nanak, the tree has one fruit, but two birds are perched upon it.

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

They are not seen coming or going; these birds have no wings.

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

One enjoys so many pleasures, while the other, through the Word of the Shabad, remains in Nirvaanaa.

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

Imbued with the subtle essence of the fruit of the Lord's Name, O Nanak, the soul bears the True Insignia of God's Grace. ||2||

ਪਉੜੀ ॥

Pauree:

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

He Himself is the field, and He Himself is the farmer. He Himself grows and grinds the corn.

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

He Himself cooks it, He Himself puts the food in the dishes, and He Himself sits down to eat.

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

He Himself is the water, He Himself gives the tooth-pick, and He Himself offers the mouthwash.

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

He Himself calls and seats the congregation, and He Himself bids them goodbye.

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

One whom the Lord Himself blesses with His Mercy - the Lord causes him to walk according to His Will. ||6||

ਸਲੋਕ ਮਃ ੩ ॥

Shalok, Third Mehl:

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥

Rituals and religions are all just entanglements; bad and good are bound up with them.

ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰੁ ਸੁ ਧੰਧੁ ॥

Those things done for the sake of children and spouse, in ego and attachment, are just more bonds.

ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥

Wherever I look, there I see the noose of attachment to Maya.

ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥

O Nanak, without the True Name, the world is engrossed in blind entanglements. ||1||

ਮਃ ੪ ॥

Fourth Mehl:

ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥

The blind receive the Divine Light, when they merge with the Will of the True Guru.

ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥

They break their bonds, and dwell in Truth, and the darkness of ignorance is dispelled.

ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥

They see that everything belongs to the One who created and fashioned the body.

ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥

Nanak seeks the Sanctuary of the Creator - the Creator preserves his honor. ||2||

ਪਉੜੀ ॥

Pauree:

ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥

When the Creator, sitting all by Himself, created the Universe, he did not consult with any of His servants;

ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥

so what can anyone take, and what can anyone give, when He did not create any other like Himself?

ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥

Then, after fashioning the world, the Creator blessed all with His blessings.

ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥

He Himself instructs us in His service, and as Gurmukh, we drink in His Ambrosial Nectar.

ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥

He Himself is formless, and He Himself is formed; whatever He Himself does, comes to pass. ||7||

ਸਲੋਕ ਮਃ ੩ ॥

Shalok, Third Mehl:

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

The Gurmukhs serve God forever; night and day, they are steeped in the Love of the True Lord.

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

They are in bliss forever, singing the Glorious Praises of the True Lord; in this world and in the next, they keep Him clasped to their hearts.

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

Their Beloved dwells deep within; the Creator pre-ordained this destiny.

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

O Nanak, He blends them into Himself; He Himself showers His Mercy upon them. ||1||

ਮਃ ੩ ॥

Third Mehl:

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

By merely talking and speaking, He is not found. Night and day, sing His Glorious Praises continually.

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

Without His Merciful Grace, no one finds Him; many have died barking and bewailing.

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

When the mind and body are saturated with the Word of the Guru's Shabad, the Lord Himself comes to dwell in his mind.

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

O Nanak, by His Grace, He is found; He unites us in His Union. ||2||

ਪਉੜੀ ॥

Pauree:

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

He Himself is the Vedas, the Puraanas and all the Shaastras; He Himself chants them, and He Himself is pleased.

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

He Himself sits down to worship, and He Himself creates the world.

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

He Himself is a householder, and He Himself is a renunciate; He Himself utters the Unutterable.

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

He Himself is all goodness, and He Himself causes us to act; He Himself remains detached.

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

He Himself grants pleasure and pain; the Creator Himself bestows His gifts. ||8||

ਸਲੋਕ ਮਃ ੩ ॥

Shalok, Third Mehl:

ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥

O Shaykh, abandon your cruel nature; live in the Fear of God and give up your madness.

ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥

Through the Fear of the Guru, many have been saved; in this fear, find the Fearless Lord.

ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥

Pierce your stone heart with the Word of the Shabad; let peace and tranquility come to abide in your mind.

ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥

If good deeds are done in this state of peace, they are approved by the Lord and Master.

ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥

O Nanak, through sexual desire and anger, no one has ever found God - go, and ask any wise man. ||1||

ਮਃ ੩ ॥

Third Mehl:

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥

The self-willed manmukh is emotionally attached to Maya - he has no love for the Naam.

ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥

He practices falsehood, gathers in falsehood, and makes falsehood his sustenance.

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥

He collects the poisonous wealth of Maya, and then dies; in the end, it is all reduced to ashes.

ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥

He practices religious rituals, purity and austere self-discipline, but within, there is greed and corruption.

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥

O Nanak, whatever the self-willed manmukh does, is not acceptable; in the Court of the Lord, he is dishonored. ||2||

ਪਉੜੀ ॥

Pauree:

ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥

He Himself created the four sources of creation, and He Himself fashioned speech; He Himself formed the worlds and solar systems.

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥

He Himself is the ocean, and He Himself is the sea; He Himself puts the pearls in it.

ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥

By His Grace, the Lord enables the Gurmukh to find these pearls.

ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥

He Himself is the terrifying world-ocean, and He Himself is the boat; He Himself is the boatman, and He Himself ferries us across.

ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥

The Creator Himself acts, and causes us to act; no one else can equal You, Lord. ||9||

ਸਲੋਕ ਮਃ ੩ ॥

Shalok, Third Mehl:

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥

Fruitful is service to the True Guru, if one does so with a sincere mind.

ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥

The treasure of the Naam, is obtained, and the mind comes to be free of anxiety.

ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥

The pains of birth and death are eradicated, and the mind is rid of egotism and self-conceit.

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥

One achieves the ultimate state, and remains absorbed in the True Lord.

ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥

O Nanak, the True Guru comes and meets those who have such pre-ordained destiny. ||1||

ਮਃ ੩ ॥

Third Mehl:

ਨਾਮਿ ਰਤਾ ਸਤਿਗੁਰੁ ਹੈ ਕਲਿਜੁਗ ਬੋਹਿਥੁ ਹੋਇ ॥

The True Guru is imbued with the Naam, the Name of the Lord; He is the boat in this Dark Age of Kali Yuga.

ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥

One who becomes Gurmukh crosses over; the True Lord dwells within him.

ਨਾਮੁ ਸਮਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥

He remembers the Naam, he gathers in the Naam, and he obtains honor through the Naam.

ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥

Nanak has found the True Guru; by His Grace, the Name is obtained. ||2||

ਪਉੜੀ ॥

Pauree:

ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥

He Himself is the Philosopher's Stone, He Himself is the metal, and He Himself is transformed into gold.

ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥

He Himself is the Lord and Master, He Himself is the servant, and He Himself is the Destroyer of sins.

ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥

He Himself enjoys every heart; the Lord Master Himself is the basis of all illusion.

ਆਪਿ ਬਿਬੇਕੁ ਆਪਿ ਸਭੁ ਬੋਤਾ ਆਪੇ ਗੁਰਮੁਖਿ ਭੰਜਨੁ ॥

He Himself is the discerning one, and He Himself is the Knower of all; He Himself breaks the bonds of the Gurmukhs.

ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥

Servant Nanak is not satisfied by merely praising You, O Creator Lord; You are the Great Giver of peace. ||10||

ਸਲੋਕੁ ਮਃ ੪ ॥

Shalok, Fourth Mehl:

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

Without serving the True Guru, the deeds which are done are only chains binding the soul.

ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

Without serving the True Guru, they find no place of rest. They die, only to be born again - they continue coming and going.

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥

Without serving the True Guru, their speech is insipid. They do not enshrine the Naam, the Name of the Lord, in the mind.

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

O Nanak, without serving the True Guru, they are bound and gagged, and beaten in the City of Death; they depart with blackened faces. ||1||

ਮਃ ੩ ॥

Third Mehl:

ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥

Some wait upon and serve the True Guru; they embrace love for the Lord's Name.

ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

O Nanak, they reform their lives, and redeem their generations as well. ||2||

ਪਉੜੀ ॥

Pauree:

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥

He Himself is the school, He Himself is the teacher, and He Himself brings the students to be taught.

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥

He Himself is the father, He Himself is the mother, and He Himself makes the children wise.

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥

In one place, He teaches them to read and understand everything, while in another place, He Himself makes them ignorant.

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥

Some, You summon to the Mansion of Your Presence within, when they are pleasing to Your Mind, O True Lord.

ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

That Gurmukh, whom You have blessed with greatness - that humble being is known in Your True Court. ||11||

ਸਲੋਕੁ ਮਰਦਾਨਾ ੧ ॥

Shalok, Mardaanaa:

ਕਲਿ ਕਲਵਾਲੀ ਕਾਮੁ ਮਦੁ ਮਨੁਆ ਪੀਵਣਹਾਰੁ ॥

The Dark Age of Kali Yuga is the vessel, filled with the wine of sexual desire; the mind is the drunkard.

ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

Anger is the cup, filled with emotional attachment, and egotism is the server.

ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

Drinking too much in the company of falsehood and greed, one is ruined.

ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥

So let good deeds be your distillery, and Truth your molasses; in this way, make the most excellent wine of Truth.

ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥

Make virtue your bread, good conduct the ghee, and modesty the meat to eat.

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

As Gurmukh, these are obtained, O Nanak; partaking of them, one's sins depart. ||1||

ਮਰਦਾਨਾ ੧ ॥

Mardaanaa:

ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥

The human body is the vat, self-conceit is the wine, and desire is the company of drinking buddies.

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥

The cup of the mind's longing is overflowing with falsehood, and the Messenger of Death is the cup-bearer.

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥

Drinking in this wine, O Nanak, one takes on countless sins and corruptions.

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥

So make spiritual wisdom your molasses, the Praise of God your bread, and the Fear of God the meat you eat.

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

O Nanak, this is the true food; let the True Name be your only Support. ||2||

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤੁ ਤਿਸ ਕੀ ਧਾਰ ॥

If the human body is the vat, and self-realization is the wine, then a stream of Ambrosial Nectar is produced.

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤੁ ਭਰੀ ਪੀ ਪੀ ਕਟਹਿ ਬਿਕਾਰ ॥੩॥

Meeting with the Society of the Saints, the cup of the Lord's Love is filled with this Ambrosial Nectar; drinking it in, one's corruptions and sins are wiped away. ||3||

ਪਉੜੀ ॥

Pauree:

ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥

He Himself is the angelic being, the heavenly herald, and the celestial singer. He Himself is the one who explains the six schools of philosophy.

ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥

He Himself is Shiva, Shankara and Mahaysh; He Himself is the Gurmukh, who speaks the Unspoken Speech.

ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥

He Himself is the Yogi, He Himself is the Sensual Enjoyer, and He Himself is the Sannyasee, wandering through the wilderness.

ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥

He discusses with Himself, and He teaches Himself; He Himself is discrete, graceful and wise.

ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

Staging His own play, He Himself watches it; He Himself is the Knower of all beings. ||12||

ਸਲੋਕੁ ਮਃ ੩ ॥

Shalok, Third Mehl:

ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥

That evening prayer alone is acceptable, which brings the Lord God to my consciousness.

ਹਰਿ ਸਿਉ ਪ੍ਰੀਤਿ ਉਪਜੈ ਮਾਇਆ ਮੋਹੁ ਜਲਾਵੈ ॥

Love for the Lord wells up within me, and my attachment to Maya is burnt away.

ਗੁਰ ਪਰਸਾਦੀ ਦੁਬਿਧਾ ਮਰੈ ਮਨੁਆ ਅਸਥਿਰੁ ਸੰਧਿਆ ਕਰੇ ਵੀਚਾਰੁ ॥

By Guru's Grace, duality is conquered, and the mind becomes stable; I have made contemplative meditation my evening prayer.

ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥

O Nanak, the self-willed manmukh may recite his evening prayers, but his mind is not centered on it; through birth and death, he is ruined. ||1||

ਮਃ ੩ ॥

Third Mehl:

ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥

I wandered over the whole world, crying out, "Love, O Love!", but my thirst was not quenched.

ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥

O Nanak, meeting the True Guru, my desires are satisfied; I found my Beloved, when I returned to my own home. ||2||

ਪਉੜੀ ॥

Pauree:

ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥

He Himself is the supreme essence, He Himself is the essence of all. He Himself is the Lord and Master, and He Himself is the servant.

ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥

He Himself created the people of the eighteen castes; God Himself acquired His domain.

ਆਪੇ ਮਾਰੇ ਆਪੇ ਛੋੜੈ ਆਪੇ ਬਖਸੇ ਕਰੇ ਦਇਆ ॥

He Himself kills, and He Himself redeems; He Himself, in His Kindness, forgives us. He is infallible

ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥

- He never errs; the justice of the True Lord is totally True.

ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥

Those whom the Lord Himself instructs as Gurmukh - duality and doubt depart from within them. ||13||

ਸਲੋਕੁ ਮਃ ੫ ॥

Shalok, Fifth Mehl:

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥

That body, which does not remember the Lord's Name in meditation in the Saadh Sangat, the Company of the Holy, shall be reduced to dust.

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੁਣੀ ਦੇਹ ॥੧॥

Cursed and insipid is that body, O Nanak, which does not know the One who created it. ||1||

ਮਃ ੫ ॥

Fifth Mehl:

ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥

Let the Lotus Feet of the Lord abide within your heart, and with your tongue, chant God's Name.

ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥

O Nanak, meditate in remembrance on God, and nurture this body. ||2||

ਪਉੜੀ ॥

Pauree:

ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥

The Creator Himself is the sixty-eight sacred places of pilgrimage; He Himself takes the cleansing bath in them.

ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥

He Himself practices austere self-discipline; the Lord Master Himself causes us to chant His Name.

ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥

He Himself becomes merciful to us; the Destroyer of fear Himself gives in charity to all.

ਜਿਸ ਨੇ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥

One whom He has enlightened and made Gurmukh, ever obtains honor in His Court.

ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥

One whose honor the Lord Master has preserved, comes to know the True Lord. ||14||

ਸਲੋਕੁ ਮਃ ੩ ॥

Shalok, Third Mehl:

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥

O Nanak, without meeting the True Guru, the world is blind, and it does blind deeds.

ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥

It does not focus its consciousness on the Word of the Shabad, which would bring peace to abide in the mind.

ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

Always afflicted with the dark passions of low energy, it wanders around, passing its days and nights burning.

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੁ ਨ ਜਾਇ ॥੧॥

Whatever pleases Him, comes to pass; no one has any say in this. ||1||

ਮਃ ੩ ॥

Third Mehl:

ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥

The True Guru has commanded us to do this:

ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥

through the Guru's Gate, meditate on the Lord Master.

ਸਾਹਿਬੁ ਸਦਾ ਹਜ਼ੂਰਿ ਹੈ ਭਰਮੈ ਕੇ ਛੁੜਿ ਕਟਿ ਕੈ ਅੰਤਰਿ ਜੋਤਿ ਧਰੇਹੁ ॥

The Lord Master is ever-present. He tears away the veil of doubt, and installs His Light within the mind.

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥

The Name of the Lord is Ambrosial Nectar - take this healing medicine!

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥

Enshrine the Will of the True Guru in your consciousness, and make the True Lord's Love your self-discipline.

ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

O Nanak, you shall be kept in peace here, and hereafter, you shall celebrate with the Lord. ||2||

ਪਉੜੀ ॥

Pauree:

ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥

He Himself is the vast variety of Nature, and He Himself makes it bear fruit.

ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥

He Himself is the Gardener, He Himself irrigates all the plants, and He Himself puts them in His mouth.

ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥

He Himself is the Creator, and He Himself is the Enjoyer; He Himself gives, and causes others to give.

ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥

He Himself is the Lord and Master, and He Himself is the Protector; He Himself is permeating and pervading everywhere.

ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

Servant Nanak speaks of the greatness of the Lord, the Creator, who has no greed at all. ||15||

ਸਲੋਕ ਮਃ ੩ ॥

Shalok, Third Mehl:

ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥

One person brings a full bottle, and another fills his cup.

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥

Drinking the wine, his intelligence departs, and madness enters his mind;

ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥

he cannot distinguish between his own and others, and he is struck down by his Lord and Master.

ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥

Drinking it, he forgets his Lord and Master, and he is punished in the Court of the Lord.

ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥

Do not drink the false wine at all, if it is in your power.

ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

O Nanak, the True Guru comes and meets the mortal; by His Grace, one obtains the True Wine.

ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

He shall dwell forever in the Love of the Lord Master, and obtain a seat in the Mansion of His Presence. ||1||

ਮਃ ੩ ॥

Third Mehl:

ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥

When this world comes to understand, it remains dead while yet alive.

ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥

When the Lord puts him to sleep, he remains asleep; when He wakes him up, he regains consciousness.

ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥

O Nanak, when the Lord casts His Glance of Grace, He causes him to meet the True Guru.

ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥

By Guru's Grace, remain dead while yet alive, and you shall not have to die again. ||2||

ਪਉੜੀ ॥

Pauree:

ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥

By His doing, everything happens; what does He care for anyone else?

ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥

O Dear Lord, everyone eats whatever You give - all are subservient to You.

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥

One who praises You obtains everything; You bestow Your Mercy upon him, O Immaculate Lord.

ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥

He alone is a true banker and trader, who loads the merchandise of the wealth of the Your Name, O Lord.

ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

O Saints, let everyone praise the Lord, who has destroyed the pile of the love of duality. ||16||

ਸਲੋਕ ॥

Shalok:

ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥

Kabeer, the world is dying - dying to death, but no one knows how to truly die.

ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥

Whoever dies, let him die such a death, that he does not have to die again. ||1||

ਮਃ ੩ ॥

Third Mehl:

ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥

What do I know? How will I die? What sort of death will it be?

ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥

If I do not forget the Lord Master from my mind, then my death will be easy.

ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥

The world is terrified of death; everyone longs to live.

ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੁਝੈ ਸੋਇ ॥

By Guru's Grace, one who dies while yet alive, understands the Lord's Will.

ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

O Nanak, one who dies such a death, lives forever. ||2||

ਪਉੜੀ ॥

Pauree:

ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥

When the Lord Master Himself becomes merciful, the Lord Himself causes His Name to be chanted.

ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥

He Himself causes us to meet the True Guru, and blesses us with peace. His servant is pleasing to the Lord.

ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥

He Himself preserves the honor of His servants; He causes others to fall at the feet of His devotees.

ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥

The Righteous Judge of Dharma is a creation of the Lord; he does not approach the humble servant of the Lord.

ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥

One who is dear to the Lord, is dear to all; so many others come and go in vain. ||17||

ਸਲੋਕ ਮਃ ੩ ॥

Shalok, Third Mehl:

ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥

The entire world roams around, chanting, "Raam, Raam, Lord, Lord", but the Lord cannot be obtained like this.

ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥

He is inaccessible, unfathomable and so very great; He is unweighable, and cannot be weighed.

ਕੀਮਤਿ ਕਿਨੈ ਨ ਪਾਈਆ ਕਿਤੇ ਨ ਲਇਆ ਜਾਇ ॥

No one can evaluate Him; He cannot be purchased at any price.

ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥

Through the Word of the Guru's Shabad, His mystery is known; in this way, He comes to dwell in the mind.

ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥

O Nanak, He Himself is infinite; by Guru's Grace, He is known to be permeating and pervading everywhere.

ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥

He Himself comes to blend, and having blended, remains blended. ||1||

ਮਃ ੩ ॥

Third Mehl:

ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥

O my soul, this is the wealth of the Naam; through it, comes peace, forever and ever.

ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥

It never brings any loss; through it, one earns profits forever.

ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥

Eating and spending it, it never decreases; He continues to give, forever and ever.

ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥

One who has no skepticism at all never suffers humiliation.

ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥

O Nanak, the Gurmukh obtains the Name of the Lord, when the Lord bestows His Glance of Grace. ||2||

ਪਉੜੀ ॥

Pauree:

ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥

He Himself is deep within all hearts, and He Himself is outside them.

ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥

He Himself is prevailing unmanifest, and He Himself is manifest.

ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥

For thirty-six ages, He created the darkness, abiding in the void.

ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥

There were no Vedas, Puraanas or Shaastras there; only the Lord Himself existed.

ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥

He Himself sat in the absolute trance, withdrawn from everything.

ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥

Only He Himself knows His state; He Himself is the unfathomable ocean. ||18||

ਸਲੋਕ ਮਃ ੩ ॥

Shalok, Third Mehl:

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

In egotism, the world is dead; it dies and dies, again and again.

ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥

As long as there is breath in the body, he does not remember the Lord; what will he do in the world hereafter?

ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥

One who remembers the Lord is a spiritual teacher; the ignorant one acts blindly.

ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

O Nanak, whatever one does in this world, determines what he shall receive in the world hereafter. ||1||

ਮਃ ੩ ॥

Third Mehl:

ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥

From the very beginning, it has been the Will of the Lord Master, that He cannot be remembered without the True Guru.

ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥

Meeting the True Guru, he realizes that the Lord is permeating and pervading deep within him; he remains forever absorbed in the Lord's Love.

ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥

With each and every breath, he constantly remembers the Lord in meditation; not a single breath passes in vain.

ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥

His fears of birth and death depart, and he obtains the honored state of eternal life.

ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

O Nanak, He bestows this rank upon that mortal, upon whom He showers His Mercy. ||2||

ਪਉੜੀ ॥

Pauree:

ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥

He Himself is all-wise and all-knowing; He Himself is supreme.

ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥

He Himself reveals His form, and He Himself enjoins us to His meditation.

ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥

He Himself poses as a silent sage, and He Himself speaks spiritual wisdom.

ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥

He does not seem bitter to anyone; He is pleasing to all.

ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

His Praises cannot be described; forever and ever, I am a sacrifice to Him.
||19||

ਸਲੋਕ ਮਃ ੧ ॥

Shalok, First Mehl:

ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥

In this Dark Age of Kali Yuga, O Nanak, the demons have taken birth.

ਪੁਤੁ ਜਿਨ੍ਹਰਾ ਧੀਅ ਜਿੰਨ੍ਹਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥

The son is a demon, and the daughter is a demon; the wife is the chief of the demons. ||1||

ਮਃ ੧ ॥

First Mehl:

ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥

The Hindus have forgotten the Primal Lord; they are going the wrong way.

ਨਾਰਦਿ ਕਹਿਆ ਸਿ ਪੂਜ ਕਰਾਂਹੀ ॥

As Naarad instructed them, they are worshipping idols.

ਅੰਧੇ ਗੁੰਗੇ ਅੰਧ ਅੰਧਾਰੁ ॥

They are blind and mute, the blindest of the blind.

ਪਾਥਰੁ ਲੇ ਪੂਜਹਿ ਮੁਗਧ ਗਵਾਰ ॥

The ignorant fools pick up stones and worship them.

ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥

But when those stones themselves sink, who will carry you across? ||2||

ਪਉੜੀ ॥

Pauree:

ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥

Everything is in Your power; You are the True King.

ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥

The devotees are imbued with the Love of the One Lord; they have perfect faith in Him.

ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥

The Name of the Lord is the ambrosial food; His humble servants eat their fill.

ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥

All treasures are obtained - meditative remembrance on the Lord is the true profit.

ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥

The Saints are very dear to the Supreme Lord God, O Nanak; the Lord is unapproachable and unfathomable. ||20||

ਸਲੋਕ ਮਃ ੩ ॥

Shalok, Third Mehl:

ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥

Everything comes by the Lord's Will, and everything goes by the Lord's Will.

ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥

If some fool believes that he is the creator, he is blind, and acts in blindness.

ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥

O Nanak, the Gurmukh understands the Hukam of the Lord's Command; the Lord showers His Mercy upon him. ||1||

ਮਃ ੩ ॥

Third Mehl:

ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥

He alone is a Yogi, and he alone finds the Way, who, as Gurmukh, obtains the Naam.

ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥

In the body-village of that Yogi are all blessings; this Yoga is not obtained by outward show.

ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥

O Nanak, such a Yogi is very rare; the Lord is manifest in his heart. ||2||

ਪਉੜੀ ॥

Pauree:

ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥

He Himself created the creatures, and He Himself supports them.

ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥

He Himself is seen to be subtle, and He Himself is obvious.

ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥

He Himself remains a solitary recluse, and He Himself has a huge family.

ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥

Nanak asks for the gift of the dust of the feet of the Saints of the Lord.

ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥

I cannot see any other Giver; You alone are the Giver, O Lord. ||21||1||
Sudh||